

I/27738/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ

ਕਰੋਨਾ ਸੰਕਟ ਦੌਰਾਨ ਰੋਜ਼ਗਾਰ/ਸਵੈ ਰੋਜ਼ਗਾਰ ਲਈ ਲਗਾਤਾਰ ਸੇਵਾਵਾਂ ਦੇ ਰਿਹੈ ਰੋਜ਼ਗਾਰ ਬਿਓਰੋ

* ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਬਿਓਰੋ ਦੀ ਵੈਬਸਾਈਟ 'ਤੇ ਕਰਨ ਰਜਿਸਟ੍ਰੇਸ਼ਨ

* ਸਵੈ ਰੋਜ਼ਗਾਰ ਲਈ ਲੋਨ ਅਤੇ ਮੈਨਪਾਵਰ ਦੀ ਮੰਗ ਲਈ ਆਨਲਾਈਨ ਕੀਤਾ ਜਾ ਸਕਦਾ ਹੈ

ਅਪਲਾਈ

ਬਰਨਾਲਾ, 26 ਮਈ

ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਲਗਾਤਾਰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਬਾਬਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਏ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਮਿਸ ਸੋਨਾਕਸ਼ੀ ਨੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਘਰ ਘਰ ਰੁਜ਼ਗਾਰ' ਸਕੀਮ ਤਹਿਤ ਇਕ ਵੈਬਸਾਈਟ

<http://www.pgrkam.com> ਤਿਆਰ ਕੀਤੀ ਗਈ ਹੈ। ਚਾਹਵਾਨ ਪੜ੍ਹੇ-ਲਿਖੇ ਬੇਰੁਜ਼ਗਾਰ ਪ੍ਰਾਰਥੀ ਇਸ ਵੈਬਸਾਈਟ 'ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ, ਜਿੱਥੋਂ ਉਨ੍ਹਾਂ ਨੂੰ ਇਸ ਵੈਬਸਾਈਟ ਰਾਹੀਂ ਸਰਕਾਰੀ ਨੌਕਰੀ ਅਤੇ ਪ੍ਰਾਈਵੇਟ ਨੌਕਰੀ ਸਬੰਧੀ ਵਧੇਰੇ ਜਾਣਕਾਰੀ ਮਿਲੇਗੀ, ਉੱਥੇ ਸਵੈ ਰੋਜ਼ਗਾਰ ਬਾਰੇ ਵੀ ਜਾਣਕਾਰੀ ਮਿਲੇਗੀ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਪ੍ਰਾਰਥੀ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ਤੇ ਆਸਾਨ ਕਿਸ਼ਤਾਂ ਰਾਹੀਂ ਲੋਨ ਲੈਣ ਲਈ ਆਨਲਾਈਨ ਲਿੰਕ ਰਾਹੀਂ ਅਰਜ਼ੀਆਂ ਭੇਜ ਸਕਦੇ ਹਨ। ਅਰਜ਼ੀਆਂ ਇਸ ਲਿੰਕ 'ਤੇ

<https://docs.google.com/forms/d/e/1619pQLSest3fxuija58o5SP8Z7tf6c4S3r0mdPRI7xf8-81YpRrp1/viewform> ਭੇਜੀਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਬਰਨਾਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ (ਸੰਪਰਕ ਨੰਬਰ 01679-232342) ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦੁਕਾਨਦਾਰਾਂ, ਫੈਕਟਰੀ ਮਾਲਕਾਂ ਆਦਿ ਨੂੰ ਮੈਨਪਾਵਰ ਦੀ ਲੋੜ ਹੋਣ 'ਤੇ https://docs.google.com/forms/d/e/1619pQLSfr2cP3yxN_IPJN83n630sK3f3QhcRfrjJ4kcgx1uV_Oje3g/viewform ਲਿੰਕ 'ਤੇ ਅਪਲਾਈ ਕੀਤਾ ਜਾਵੇ।

I/27733/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ

ਕਰੋਨਾ ਸੰਕਟ ਦੌਰਾਨ ਵਰਦਾਨ ਸਾਬਿਤ ਹੋ ਰਹੀ ਹੈ 'ਗਰੀਬ ਕਲਿਆਣ ਅੰਨ ਯੋਜਨਾ'

ਯੋਜਨਾ ਤਹਿਤ ਜ਼ਿਲ੍ਹੇ ਵਿਚ 43 ਹਜ਼ਾਰ 900 ਪਰਿਵਾਰਾਂ ਨੂੰ ਵੀਡੀਆ ਜਾ ਚੁੱਕਿਆ ਮੁਫਤ ਰਾਸ਼ਨ

* ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਕੀਤੀ ਗਈ 28,500 ਰਾਸ਼ਨ ਕਿੱਟਾਂ ਦੀ ਵੰਡ

ਬਰਨਾਲਾ, 25 ਮਈ :

ਕਰੋਨਾ ਮਹਾਮਾਰੀ ਦੌਰਾਨ ਗਰੀਬ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਜਿੱਥੇ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਉਥੇ ਲੋਕਾਂ ਵੱਲੋਂ ਵੀ ਕੋਵਿਡ 19 ਤਹਿਤ ਜਾਰੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਬਰਨਾਲਾ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਹੇਠ 'ਗਰੀਬ ਕਲਿਆਣ ਅੰਨ ਯੋਜਨਾ' ਤਹਿਤ ਗਰੀਬ ਲੋਕਾਂ ਨੂੰ 15 ਕਿਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿਲੋ ਚਾਲ ਤਿੰਨ ਮਹੀਨਿਆਂ ਲਈ ਮੁਫਤ ਵੰਡੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਕੁੱਲ 64 ਹਜ਼ਾਰ 533 ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 43 ਹਜ਼ਾਰ 900 ਪਰਿਵਾਰਾਂ ਨੂੰ ਮੁਫਤ ਰਾਸ਼ਨ ਦਿੱਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ 28,500 ਰਾਸ਼ਨ ਕਿੱਟਾਂ (10 ਕਿਲੋ ਆਟਾ, 2 ਕਿਲੋ ਚੀਨੀ ਅਤੇ 2 ਕਿਲੋ ਚਾਲ) ਗਰੀਬ ਪਰਿਵਾਰਾਂ ਨੂੰ ਵੰਡਣ ਦਾ ਕੰਮ ਵੀ ਕੀਤਾ ਜਾ ਚੁੱਕਾ ਹੈ। ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਬਰਨਾਲਾ ਵੱਲੋਂ ਹਾੜੀ ਦੇ ਸੀਜ਼ਨ ਮੌਕੇ 503664 ਮੀਟ੍ਰਿਕ ਟਨ ਕਣਕ ਦੀ ਖਰੀਦ ਨਿਰਵਿਘਣ ਕੀਤੀ ਗਈ ਅਤੇ ਕਣਕ ਦੀ ਚੁਕਵਾਈ ਤੇ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ।

ਕੈਪਸ਼ਨ: ਜ਼ਿਲ੍ਹਾ ਬਰਨਾਲਾ ਵਿਚ ਰਾਸ਼ਨ ਵੰਡ ਨਾਲ ਸਬੰਧਤ ਫਾਈਲ ਫੋਟੋ।

ਮੈਨਪਾਵਰ ਦੀ ਲੋੜ ਦੀ ਪੂਰਤੀ ਵਾਸਤੇ ਵਿਸ਼ੇਸ਼ ਲਿੰਕ ਤਿਆਰ

ਬਰਨਾਲਾ, 25 ਮਈ :

ਪੰਜਾਬ ਸਰਕਾਰ ਨੇ ਦੁਕਾਨਦਾਰ/ਵਪਾਰੀਆਂ/ਫੈਕਟਰੀਆਂ ਦੇ ਮਾਲਕਾਂ ਨੂੰ ਆਪਣੇ ਕਾਰੋਬਾਰ ਵਾਸਤੇ ਮੈਨਪਾਵਰ (ਕਾਮਿਆਂ) ਦੀ ਮੰਗ ਦੀ ਪੂਰਤੀ ਲਈ ਵਿਸ਼ੇਸ਼ ਲਿੰਕ ਤਿਆਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵਿਖੇ ਤਾਇਨਾਤ ਪਲੇਸਮੈਂਟ ਅਫਸਰ ਮਿਸ ਸੋਨਾਕਸ਼ੀ ਨੰਗਲਾ ਨੇ ਦੱਸਿਆ ਕਿ ਇਸ ਲਿੰਕ ਰਾਹੀਂ https://docs.google.com/forms/d/e/1FAIpQLSfrBcP3yxN_IPJN8Cn63OsK3fCQUhcRfrjJ4kcgx1uVzOjeCg/viewform

ਕਾਰੋਬਾਰੀ ਵੱਲੋਂ ਲੋੜੀਂਦੀ ਮੈਨਪਾਵਰ ਹਾਇਰ ਕਰ ਸਕਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ (ਸੰਪਰਕ ਨੰਬਰ 01679-232342) ਸੰਪਰਕ ਕੀਤਾ ਜਾ ਸਕਦਾ ਹੈ।